

ਰਾਜੁ ਜੇਗੁ ਤਖਤੁ ਦੀਅਨੁ ਗੁਰ ਰਾਮਦਾਸ ॥ {ਪੰਨਾ 1399}

ਪਦ ਅਰਥ:- ਦੀਅਨੁ—ਦੀਆ ਉਨਿ, ਉਸ (ਹਰੀ) ਨੇ ਦਿੱਤਾ। ਗੁਰ ਰਾਮਦਾਸ—ਗੁਰੂ ਰਾਮਦਾਸ ਜੀ ਨੂੰ।

ਅਰਥ:- ਉਸ (ਅਕਾਲ ਪੁਰਖ) ਨੇ ਗੁਰੂ ਰਾਮਦਾਸ (ਜੀ) ਨੂੰ ਰਾਜ ਤੇ ਜੇਗ (ਵਾਲਾ) ਤਖਤ ਦਿੱਤਾ ਹੈ।

ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖਯਯ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ {ਪੰਨਾ 1399}

ਪਦ ਅਰਥ:- ਪ੍ਰਥਮੇ—ਪਹਿਲਾਂ। ਚੰਦੁ—ਚੰਦ੍ਰਮਾ। ਆਨੰਦੁ—ਖੁਸ਼ੀ। ਤਾਰਨਿ—ਤਾਰਨ ਲਈ। ਪ੍ਰਗਾਸ—ਚਾਨਣਾ। ਦੀਅਉ—ਦਿੱਤਾ। ਨਿਧਾਨੁ—ਖਜ਼ਾਨਾ। ਅਕਥ—ਅਕਹ। ਪੰਚ ਭੂਤ—(ਕਾਮਾਦਿਕ) ਪੰਜੇ ਵੈਰੀ। ਜਮਤ ਨ—ਪੈਦਾ ਨਹੀਂ ਹੁੰਦਾ। ਤ੍ਰਾਸ—ਡਰ। ਕੀਨੇ—ਕਰ ਲਏ।

ਅਰਥ:- ਪਹਿਲਾਂ ਗੁਰੂ ਨਾਨਕ ਦੇਵ ਜੀ ਚੰਦ੍ਰਮਾ (-ਰੂਪ ਪ੍ਰਗਟ ਹੋਏ), ਮਨੁੱਖਾਂ ਨੂੰ ਤਾਰਨ ਲਈ (ਆਪ ਨੇ) ਚਾਨਣਾ ਕੀਤਾ ਤੇ (ਸਾਰੇ) ਸੰਸਾਰ ਨੂੰ ਖੁਸ਼ੀ ਹੋਈ। (ਫਿਰ ਗੁਰੂ ਨਾਨਕ ਦੇਵ ਨੇ) ਗੁਰੂ ਅੰਗਦ ਦੇਵ ਜੀ ਨੂੰ ਹਰੀ ਦੀ ਅਕੱਥ ਕਥਾ ਦਾ ਗਿਆਨ-ਰੂਪ ਖਜ਼ਾਨਾ ਬਖਸ਼ਿਆ, (ਜਿਸ ਕਰਕੇ ਗੁਰੂ ਅੰਗਦ ਦੇਵ ਨੇ) ਕਾਮਾਦਿਕ ਪੰਜੇ ਵੈਰੀ ਵੱਸ ਵਿਚ ਕਰ ਲਏ, ਤੇ (ਉਸ ਨੂੰ ਉਹਨਾਂ ਦਾ) ਡਰ ਨਾਹ ਰਿਹਾ।

ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥ ਸਭ ਬਿਧਿ ਮਾਨਿਯਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੇਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥ {ਪੰਨਾ 1399}

ਪਦ ਅਰਥ:- ਪਤਿ—ਇੱਜ਼ਤ। ਅਘਨ—ਪਾਪ। ਗਤੁ—ਦੂਰ ਹੋ ਗਏ। ਜਾਸ—ਜਿਸ (ਗੁਰੂ ਅਮਰਦਾਸ ਜੀ) ਦੇ। ਸਭ ਬਿਧਿ—ਸਭ ਤਰ੍ਹਾਂ, ਪੂਰਨ ਤੌਰ ਤੇ। ਮਾਨਿਯਉ—ਪਤੀਜ ਗਿਆ।

ਅਰਥ:- (ਫਿਰ ਗੁਰੂ ਅੰਗਦ ਦੇਵ ਦੀ ਛੁਹ ਨਾਲ) ਸ੍ਰੀ ਸਤਿਗੁਰੂ ਗੁਰੂ ਅਮਰਦਾਸ (ਪ੍ਰਗਟ ਹੋਇਆ), (ਉਸ ਨੇ) ਕਲਿਜੁਗ ਦੀ ਪਤਿ ਰੱਖੀ, ਆਪ ਦੇ ਚਰਨ ਕਮਲਾਂ ਦਾ ਦਰਸ਼ਨ ਕਰ ਕੇ (ਕਲਿਜੁਗ ਦੇ) ਪਾਪ ਭੱਜ ਗਏ। (ਜਦੋਂ ਗੁਰੂ ਅਮਰਦਾਸ ਜੀ ਦਾ) ਮਨ ਪੂਰਨ ਤੌਰ ਤੇ ਪਤੀਜ ਗਿਆ, ਤਦੋਂ (ਉਹ ਗੁਰੂ ਰਾਮਦਾਸ ਜੀ ਉਤੇ) ਤੁੱਠੇ ਤੇ (ਉਹਨਾਂ) ਗੁਰੂ ਰਾਮਦਾਸ ਨੂੰ ਰਾਜ ਜੇਗ ਵਾਲਾ ਤਖਤ ਬਖਸ਼ਿਆ।4।